

ਗੁਜਰੀ ਮਹਲਾ ੪ ॥ ਹਰਿ ਜਨ ਉਤਮ ਉਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ
 ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥
 ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥ ੧॥ ਰਹਾਉ ॥ ਗੁਰਮੁਖਿ
 ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ
 ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ
 ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥ ੩॥ ਦੀਨ
 ਦਇਆਲ ਹੋਹੁ ਜਨ ਉਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ
 ਭਾਵੈ ਹਰਿ ਨਿਸਤਾਰੇ ॥੪॥੩॥ {ਪੰਨਾ 493}

ਪਦਅਰਥ:- ਹਰਿ ਜਨ—ਪਰਮਾਤਮਾ ਦੇ ਭਗਤ। ਮੁਖਿ—ਮੂੰਹੋਂ। ਬੋਲਹਿ—ਬੋਲਦੇ ਹਨ। ਪਰ ਉਪਕਾਰੇ—
 ਦੂਜਿਆਂ ਦੀ ਭਲਾਈ ਕਰਨ ਲਈ। ਸੇਤੀ—ਨਾਲ। ਨਿਸਤਾਰੇ—(ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।1।

ਰਾਮ—ਹੇ ਰਾਮ! ਮੇਲਿ—ਮਿਲਾਅ। ਗੁਰਿ—ਗੁਰੂ ਨੇ।1। ਰਹਾਉ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਅਧਾਰੇ—ਆਸਰਾ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ
 ਨਾਮ-ਜਲ। ਭੰਡਾਰੇ—ਖਜ਼ਾਨੇ।2।

ਤੇ—ਉਹ ਬੰਦੇ। ਜਮਿ—ਜਮ ਨੇ, ਆਤਮਕ ਮੌਤ ਨੇ। ਸੇ—ਉਹ ਬੰਦੇ। ਕੂਕਰ—ਕੁੱਤੇ। ਸੂਕਰ—ਸੂਅਰ।
 ਗਰਧਭ—ਖੋਤੇ। ਪਵਹਿ—ਪੈਂਦੇ ਹਨ। ਦਯਿ—ਪਿਆਰੇ ਪ੍ਰਭੂ ਨੇ। ਮਾਰੇ—ਆਤਮਕ ਮੌਤੇ ਮਾਰੇ ਹੋਏ ਹਨ।
 ਹਤਿਆਰੇ—ਨਿਰਦਈ।3।

ਲੇਹੁ ਉਬਾਰੇ—ਬਚਾ ਲੈ। ਭਾਵੈ—ਪਸੰਦ ਆਉਂਦਾ ਹੈ।4।

ਅਰਥ:- ਹੇ ਪਿਆਰੇ ਰਾਮ! ਮੈਨੂੰ ਆਪਣੇ ਸੰਤ ਜਨ ਮਿਲਾ। ਹੇ ਭਾਈ! ਪੂਰਾ ਸਤਿਗੁਰੂ ਮੈਨੂੰ ਜਿੰਦ-ਜਾਨ ਵਰਗਾ
 ਪਿਆਰਾ ਹੈ। ਮੈਨੂੰ ਪਾਪੀ ਨੂੰ ਗੁਰੂ ਨੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੈ।1। ਰਹਾਉ।

ਹੇ ਭਾਈ! ਪਰਮਾਤਮਾ ਦੇ ਸੰਤ ਜਨ ਉੱਚੇ ਜੀਵਨ ਵਾਲੇ ਹੁੰਦੇ ਹਨ; ਉਹਨਾਂ ਦੇ ਬਚਨ ਸ਼੍ਰੇਸ਼ਟ ਹੁੰਦੇ ਹਨ, ਇਹ ਸ਼੍ਰੇਸ਼ਟ
 ਬਚਨ ਉਹ ਆਪਣੇ ਮੂੰਹੋਂ ਲੋਕਾਂ ਦੀ ਭਲਾਈ ਵਾਸਤੇ ਬੋਲਦੇ ਹਨ। ਜੇਹੜਾ ਮਨੁੱਖ ਸੰਤ ਜਨਾਂ ਦੇ ਉੱਤਮ ਬਚਨ
 ਸਰਧਾ ਨਾਲ ਸੁਣਦਾ ਹੈ ਪਿਆਰ ਨਾਲ ਸੁਣਦਾ ਹੈ, ਪਰਮਾਤਮਾ ਕਿਰਪਾ ਕਰ ਕੇ ਉਸ ਨੂੰ (ਭਵ-ਸਾਗਰ ਤੋਂ) ਪਾਰ
 ਲੰਘਾ ਦੇਂਦਾ ਹੈ।1।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵੱਡੇ ਭਾਗਾਂ ਵਾਲੇ ਬਣ ਜਾਂਦੇ ਹਨ ਕਿਉਂਕਿ ਪਰਮਾਤਮਾ ਦਾ ਨਾਮ
 ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ, ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪ੍ਰਾਪਤ
 ਕਰ ਲੈਂਦਾ ਹਨ, ਗੁਰੂ ਦੀ ਮਤਿ ਉਤੇ ਤੁਰਿਆਂ (ਉਹਨਾਂ ਦੇ ਅੰਦਰ) ਪ੍ਰਭੂ-ਭਗਤੀ ਦੇ ਖਜ਼ਾਨੇ ਭਰ ਜਾਂਦੇ ਹਨ।2।

ਪਰ ਜਿਨ੍ਹਾਂ ਮਨੁੱਖਾਂ ਨੇ ਮਹਾ ਪੁਰਖ ਸਤਿਗੁਰੂ ਦਾ ਦਰਸ਼ਨ ਨਹੀਂ ਕੀਤਾ ਉਹ ਆਪਣੀ ਕਿਸਮਤ ਹਾਰ ਬੈਠਦੇ ਹਨ,
 ਆਤਮਕ ਮੌਤ ਨੇ ਉਹਨਾਂ ਨੂੰ ਮਾਰ ਲਿਆ ਹੁੰਦਾ ਹੈ। ਉਹ ਮਨੁੱਖ ਕੁੱਤੇ, ਸੂਅਰ, ਖੋਤੇ ਆਦਿਕ ਦੀਆਂ ਜੂਨਾਂ ਵਿਚ
 ਪੈਂਦੇ ਰਹਿੰਦੇ ਹਨ, ਉਹਨਾਂ ਨਿਰਦਈ ਮਨੁੱਖਾਂ ਨੂੰ ਪਰਮਾਤਮਾ ਨੇ ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ।3।

ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਆਪਣੇ ਦਾਸ ਉੱਤੇ ਮੇਹਰ ਕਰ, ਤੇ, ਦਾਸ ਨੂੰ
 (ਸੰਸਾਰ-ਸਮੁੰਦਰ ਤੋਂ) ਬਚਾ ਲੈ। ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜਦੋਂ
 ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।4।3।